

ਪੰਜਾਬ ਸਰਕਾਰ
ਲੋਕ ਨਿਰਮਾਣ ਵਿਭਾਗ
ਇਮਾਰਤਾਂ ਤੇ ਸੜਕਾਂ-1 ਸ਼ਾਖਾ)

ਪੰਜਾਬ ਦੇ ਰਾਜਪਾਲ ਜੀ ਦੇ ਹੁਕਮ

ਵਿਭਾਗੀ ਤਰੱਕੀ ਕਮੇਟੀ ਦੀ ਮਿਤੀ 29.06.2022 ਨੂੰ ਹੋਈ ਮੀਟਿੰਗ ਵਿੱਚ ਕਮੇਟੀ ਵੱਲੋਂ ਕੀਤੀਆਂ ਗਈਆਂ ਸਿਫਾਰਸ਼ਾਂ ਦੇ ਸਨਮੁੱਖ ਲੋਕ ਨਿਰਮਾਣ ਵਿਭਾਗ (ਭ ਤੇ ਮ ਸ਼ਾਖਾ) ਵਿੱਚ ਕੰਮ ਕਰਦੇ ਹੇਠ ਦਰਸਾਏ ਨਿਗਰਾਨ ਇੰਜੀਨੀਅਰਾਂ (ਸਿਵਲ) ਨੂੰ ਬਤੌਰ ਮੁੱਖ ਇੰਜੀਨੀਅਰ (ਸਿਵਲ) ਤਨਖਾਹ ਸਕੇਲ The Punjab Civil Services (Revised Pay) Rules, 2022 ਵਿੱਚ ਦਰਸਾਏ Schedule ਦੇ ਲੈਵਲ-31 (1,48,800-2,18,600 ਰੁਪਏ) ਵਿੱਚ ਹੇਠ ਅਨੁਸਾਰ ਪਦਉਨਤ ਕੀਤਾ ਜਾਂਦਾ ਹੈ:-

ਲੜੀ ਨੰ.	ਨਾਮ (ਸਰਵ ਸ਼੍ਰੀ)	ਸੀਨੀਅਰਤਾ ਨੰ.	ਕੈਟਾਗਰੀ	ਵਿਸ਼ੇਸ਼ ਕਥਨ
1.	ਧਰਮਵੀਰ ਗੋਇਲ	1	ਜਨਰਲ	ਖਾਲੀ ਅਸਾਮੀ ਵਿਰੁੱਧ
2	ਅਨਿਲ ਕੁਮਾਰ	2	ਜਨਰਲ	ਖਾਲੀ ਅਸਾਮੀ ਵਿਰੁੱਧ

2. ਇਹ ਪਦਉਨਤੀਆਂ ਹੇਠ ਲਿਖੀਆਂ ਸ਼ਰਤਾਂ ਤੇ ਹੋਣਗੀਆਂ:-
 - I. ਇਹ ਪਦਉਨਤੀਆਂ ਇੱਕ ਸਾਲ ਦੇ ਸਮੇਂ ਲਈ ਪਰਖਕਾਲ ਤੇ ਹੋਣਗੀਆਂ।
 - II. ਇਹ ਪਦਉਨਤੀਆਂ ਮਾਨਯੋਗ ਸੁਪਰੀਮ ਕੋਰਟ ਵਿੱਚ 85ਵੀਂ ਸੰਵਿਧਾਨਕ ਸੋਧ ਦੇ ਸਬੰਧ ਵਿੱਚ ਲੰਬਿਤ ਰਿੱਟ ਪਟੀਸ਼ਨਾਂ ਦੇ ਅੰਤਿਮ ਫੈਸਲੇ ਦੀ ਸ਼ਰਤ ਤੇ ਮੁੜ ਵਿਚਾਰਨ ਯੋਗ ਹੋਣਗੀਆਂ।
 - III. ਜੇਕਰ ਕੋਈ ਵੀ ਅਧਿਕਾਰੀ ਪਦਉਨਤੀ ਲੈਣ ਤੋਂ ਇਨਕਾਰ ਕਰਦਾ ਹੈ ਤਾਂ ਉਸਨੂੰ ਆਮ ਅਤੇ ਸਾਂਝੀਆਂ ਸੇਵਾ ਸ਼ਰਤਾਂ ਨਿਯਮ 1994 ਦੇ ਰੂਲ 18(2) ਅਧੀਨ 2 ਸਾਲ ਲਈ ਡੀਬਾਰ ਕੀਤਾ ਜਾਵੇਗਾ।
 - IV. ਵੱਖ-ਵੱਖ ਮਾਨਯੋਗ ਅਦਾਲਤਾਂ ਵਿੱਚ ਚੱਲ ਰਹੇ ਕੋਰਟ ਕੇਸਾਂ ਵਿੱਚ ਹੋਣ ਵਾਲੇ ਫੈਸਲਿਆਂ ਜਾਂ ਰਿਕਾਰਡ ਦੇ ਆਧਾਰ ਤੇ ਕੋਈ ਨਵੇਂ ਤੱਥ ਸਰਕਾਰ ਦੇ ਧਿਆਨ ਵਿੱਚ ਆਉਂਦੇ ਹਨ ਤਾਂ ਉਕਤ ਪਦਉਨਤੀਆਂ ਨੂੰ ਮੁੜ ਵਿਚਾਰਨ ਦਾ ਸਰਕਾਰ ਦਾ ਹੱਕ ਰਾਖਵਾਂ ਹੋਵੇਗਾ ਅਤੇ ਬਿਨਾਂ ਕਿਸੇ ਨੋਟਿਸ ਤੋਂ ਸਬੰਧਤ ਅਧਿਕਾਰੀ/ ਅਧਿਕਾਰੀਆਂ ਨੂੰ ਹੇਠਲੀ ਆਸਾਮੀ ਤੇ ਰਿਵਰਟ ਕਰ ਦਿੱਤਾ ਜਾਵੇਗਾ।
3. ਜੇਕਰ ਇਸ ਕਾਡਰ ਦਾ ਡੈਪੂਟੇਸ਼ਨ ਤੇ ਗਿਆ ਅਧਿਕਾਰੀ ਵਾਪਿਸ ਆਉਂਦਾ ਹੈ ਜਾਂ ਕਿਸੇ ਵੀ ਹੋਰ ਕਾਰਨ ਕਰਕੇ ਆਸਾਮੀਆਂ ਖਾਲੀ ਨਾ ਹੋਣ ਦੀ ਸੂਰਤ ਵਿੱਚ ਸਭ ਤੋਂ ਜੂਨੀਅਰ ਅਧਿਕਾਰੀ ਨੂੰ ਪਿਛਲੀ ਆਸਾਮੀ ਤੇ ਰਿਵਰਟ ਕਰ ਦਿੱਤਾ ਜਾਵੇਗਾ।
4. ਇਹ ਹੁਕਮ ਤੁਰੰਤ ਲਾਗੂ ਹੋਣਗੇ ਅਤੇ ਅਧਿਕਾਰੀ ਆਪਣੀ ਹਾਜ਼ਰੀ ਰਿਪੋਰਟ ਸਰਕਾਰ ਨੂੰ ਪੇਸ਼ ਕਰਨਗੇ।
5. ਇਹ ਹੁਕਮ ਸਮਰੱਥ ਅਥਾਰਟੀ ਦੀ ਪ੍ਰਵਾਨਗੀ ਉਪਰੰਤ ਜਾਰੀ ਕੀਤੇ ਜਾਂਦੇ ਹਨ।

ਮਿਤੀ, ਚੰਡੀਗੜ੍ਹ :
05.08.2022

ਅਨੁਰਾਗ ਵਰਮਾ, ਆਈ.ਏ.ਐਸ
ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ
ਲੋਕ ਨਿਰਮਾਣ ਵਿਭਾਗ (ਭ ਤੇ ਮ)

ਪਿਠ.ਅੰ.ਨੰ.: 1/11/2022-ੲਸ1(1) / 1854-1858

ਮਿਤੀ, ਚੰਡੀਗੜ੍ਹ: 05.08.2022

ਇਸਦਾ ਇੱਕ ਉਤਾਰਾ ਹੇਠ ਲਿਖਿਆਂ ਨੂੰ ਸੂਚਨਾਂ ਅਤੇ ਅਗਲੇਰੀ ਲੋੜੀਂਦੀ ਕਾਰਵਾਈ ਹਿੱਤ ਭੇਜਿਆ ਜਾਂਦਾ ਹੈ:-

- I. ਮਹਾਂਲੇਖਾਕਾਰ (ਲੇਖਾ ਅਤੇ ਹੱਕਦਾਰੀ), ਪੰਜਾਬ, ਚੰਡੀਗੜ੍ਹ ।
- II. ਮਹਾਂਲੇਖਾਕਾਰ (ਆਡਿਟ), ਪੰਜਾਬ, ਚੰਡੀਗੜ੍ਹ ।
- III. ਮੁੱਖ ਇੰਜੀਨੀਅਰ (ਹੈ.ਕੁ) ਪੰਜਾਬ ਲੋਕ ਨਿਰਮਾਣ ਵਿਭਾਗ (ਭ ਤੇ ਮ ਸ਼ਾਖਾ), ਪਟਿਆਲਾ ।
- IV. ਸ੍ਰੀ ਕਰਮਜੀਤ ਸਿੰਘ, ਡਿਪਟੀ ਡਾਇਰੈਕਟਰ, ਪੀ.ਆਰ.ਬੀ.ਡੀ.ਬੀ. ਪੰਜਾਬ ਲੋਕ ਨਿਰਮਾਣ ਵਿਭਾਗ (ਭ ਤੇ ਮ) ਐਸ.ਸੀ.ਓ. ਨੰ. 61-32, ਫੇਜ਼-2, ਐਸ.ਏ.ਐਸ ਨਗਰ ਮੋਹਾਲੀ ਨੂੰ ਵਿਭਾਗ ਦੀ ਵੈਬ-ਸਾਈਟ ਤੇ ਅਪਲੋਡ ਕਰਨ ਹਿੱਤ ।
- V. ਸਬੰਧੀ ਅਧਿਕਾਰੀ ਮਾਰਫਤ, ਮੁੱਖ ਇੰਜੀਨੀਅਰ (ਹੈ.ਕੁ), ਪੰਜਾਬ ਲੋਕ ਨਿਰਮਾਣ ਵਿਭਾਗ (ਭ ਤੇ ਮ) ਪਟਿਆਲਾ ।

ਨਿਰਮਾਣ ਵਿਭਾਗ

ਅਧੀਨ ਸਕੱਤਰ, ਲੋਕ ਨਿਰਮਾਣ

ਅੰਦਰੂਨੀ ਵੰਡ:-

1. ਵਿਸ਼ੇਸ਼ ਸਕੱਤਰ/ ਲੋਕ ਨਿਰਮਾਣ ਮੰਤਰੀ ਜੀ;
2. ਨਿੱਜੀ ਸਕੱਤਰ/ ਪ੍ਰਮੁੱਖ ਸਕੱਤਰ, ਲੋਕ ਨਿਰਮਾਣ;
3. ਨਿੱਜੀ ਸਕੱਤਰ/ ਸਕੱਤਰ, ਲੋਕ ਨਿਰਮਾਣ;
4. ਨਿੱਜੀ ਸਹਾਇਕ/ ਅਧੀਨ ਸਕੱਤਰ, ਲੋਕ ਨਿਰਮਾਣ;
5. ਸਟੈਨੋ, ਇਮਾਰਤਾਂ ਤੇ ਸੜਕਾਂ-1 ਅਤੇ 3 ਸ਼ਾਖਾ ।